



# Punjab Government Gazette

*Published by Authority*

No. 5] CHANDIGARH, FRIDAY, JANUARY 31, 2025 (MAGHA 11, 1946 SAKA)

## PART I

### Punjab Government Notifications and Orders

#### ਪੰਜਾਬ ਸਰਕਾਰ

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੋਅਰੀ ਵਿਕਾਸ ਵਿਭਾਗ

(ਪਸ਼ੂ ਪਾਲਣ-2 ਸ਼ਾਖਾ)

#### ਅਧਿਸੂਚਨਾ

ਮਿਤੀ 26 ਦਸੰਬਰ, 2023

ਨੰ.05/21/2022-ਪ.ਪ.2(3)/10212.- ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਮਹਿੰਦਰਪਾਲ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ, ਤਰਨਤਾਰਨ ਨੂੰ ਉਨ੍ਹਾਂ ਵੱਲੋਂ ਦਿੱਤੇ ਗਏ ਸਵੈ ਇਛੁੱਕ ਸੇਵਾ ਨਿਵਿਰਤੀ ਦੇ ਨੋਟਿਸ ਮਿਤੀ 20.09.2023 ਅਤੇ ਮਿਤੀ 11.10.2023 ਦੇ ਅਧਾਰ ਤੇ ਪੰਜਾਬ ਸਿਵਲ ਸਰਵਿਸਜ (ਪ੍ਰੀਮਿਚਿਊਰ ਰਿਟਾਇਰਮੈਂਟ) ਰੂਲਜ਼ 1975 ਵਿਚ ਦਰਜ ਉਪਬੰਧਾਂ ਤਹਿਤ ਮਿਤੀ 31.12.2023 ਨੂੰ (ਬਾ.ਦੁ.) ਸਰਕਾਰੀ ਸੇਵਾ ਤੋਂ ਸਮਾਂ ਪੂਰਵਕ ਸਵੈ ਇਛੁੱਤ ਰਿਟਾਇਰਮੈਂਟ ਲੈਣ ਦੀ ਪ੍ਰਵਾਨਗੀ ਦਿੰਦੇ ਹਨ।

2. ਇਹ ਅਧਿਸੂਚਨਾ ਇਸ ਸ਼ਰਤ ਤੇ ਜਾਰੀ ਕੀਤੀ ਜਾਂਦੀ ਹੈ ਕਿ ਜੇਕਰ ਭਵਿੱਖ ਵਿਚ ਇਸ ਅਧਿਕਾਰੀ ਵਿਰੁੱਧ ਕੋਈ ਸਰਕਾਰੀ ਬਕਾਇਆ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਧਿਆਨ ਵਿਚ ਆਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਵਲੀ ਜਿਲਦ-2 ਦੇ ਨਿਯਮ 2.2 (ਬੀ) ਤਹਿਤ ਕਾਰਵਾਈ ਆਰੰਭੀ ਜਾਵੇਗੀ।

#### ਵਿਕਾਸ ਪ੍ਰਤਾਪ

ਚੰਡੀਗੜ੍ਹ

ਮਿਤੀ 21 ਦਸੰਬਰ, 2023

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੋਅਰੀ ਵਿਕਾਸ ਵਿਭਾਗ